

ਮਾਲੀ ਗਉੜਾ ਮਹਲਾ ੫ ॥

Maalee Gauraa, Fifth Mehl:

ਰਾਮ ਨਾਮ ਕਉ ਨਮਸਕਾਰ ॥

I humbly bow to the Name of the Lord.

ਜਾਸੁ ਜਪਤ ਹੋਵਤ ਉਧਾਰ ॥੧॥ ਰਹਾਉ ॥

Chanting it, one is saved. ||1||Pause||

ਜਾ ਕੈ ਸਿਮਰਨਿ ਮਿਟਹਿ ਧੰਧ ॥

Meditating on Him in remembrance, conflicts are ended.

ਜਾ ਕੈ ਸਿਮਰਨਿ ਛੂਟਹਿ ਬੰਧ ॥

Meditating on Him, one's bonds are untied.

ਜਾ ਕੈ ਸਿਮਰਨਿ ਮੂਰਖ ਚਤੁਰ ॥

Meditating on Him, the fool becomes wise.

ਜਾ ਕੈ ਸਿਮਰਨਿ ਕੁਲਹ ਉਧਰ ॥੧॥

Meditating on Him, one's ancestors are saved. ||1||

ਜਾ ਕੈ ਸਿਮਰਨਿ ਭਉ ਦੁਖ ਹਰੈ ॥

Meditating on Him, fear and pain are taken away.

ਜਾ ਕੈ ਸਿਮਰਨਿ ਅਪਦਾ ਟਰੈ ॥

Meditating on Him, misfortune is avoided.

ਜਾ ਕੈ ਸਿਮਰਨਿ ਮੁਚਤ ਪਾਪ ॥

Meditating on Him, sins are erased.

ਜਾ ਕੈ ਸਿਮਰਨਿ ਨਹੀ ਸੰਤਾਪ ॥੨॥

Meditating on Him, agony is ended. ||2||

ਜਾ ਕੈ ਸਿਮਰਨਿ ਰਿਦ ਬਿਗਾਸ ॥

Meditating on Him, the heart blossoms forth.

ਜਾ ਕੈ ਸਿਮਰਨਿ ਕਵਲਾ ਦਾਸਿ ॥

Meditating on Him, Maya becomes one's slave.

ਜਾ ਕੈ ਸਿਮਰਨਿ ਨਿਧਿ ਨਿਧਾਨ ॥

Meditating on Him, one is blessed with the treasures of wealth.

ਜਾ ਕੈ ਸਿਮਰਨਿ ਤਰੇ ਨਿਦਾਨ ॥੩॥

Meditating on Him, one crosses over in the end. ||3||

ਪਤਿਤ ਪਾਵਨੁ ਨਾਮੁ ਹਰੀ ॥

The Name of the Lord is the Purifier of sinners.

ਕੋਟਿ ਭਗਤ ਉਧਾਰੁ ਕਰੀ ॥

It saves millions of devotees.

ਹਰਿ ਦਾਸ ਦਾਸਾ ਦੀਨੁ ਸਰਨ ॥

I am meek; I seek the Sanctuary of the slaves of the Lord's slaves.

ਨਾਨਕ ਮਾਥਾ ਸੰਤ ਚਰਨ ॥੪॥੨॥

Nanak lays his forehead on the feet of the Saints. ||4||2||